

 Print Page

Sri Guru Granth Sahib

Displaying 1308 of

ਭੈ ਭਾਇ ਭਗਤਿ ਨਿਹਾਲ ਨਾਨਕ ਸਦਾ ਸਦਾ ਕੁਰਬਾਨ ॥੨॥੪॥੪੯॥

Bhai Bhaae Bhagath Nihaal Naanak Sadhaa Sadhaa Kurabaan ||2||4||49||

In the Fear of God and loving devotion, Nanak is exalted and enraptured, forever and ever a sacrifice to Him. ||2||4||49||

ਕਾਨੜਾ (ਮਃ ੫) (੪੯) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੧

Raag Kaanrhaa Guru Arjan Dev

ਕਾਨੜਾ ਮਹਲਾ ੫ ॥

Kaanarraa Mehalaa 5 ||

Kaanraa, Fifth Mehl:

ਕਾਨੜਾ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੩੦੮

ਕਰਤ ਕਰਤ ਚਰਚ ਚਰਚ ਚਰਚਰੀ ॥

Karath Karath Charach Charach Characharee ||

The debaters debate and argue their arguments.

ਕਾਨੜਾ (ਮਃ ੫) (੫੦) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੧

Raag Kaanrhaa Guru Arjan Dev

ਜੋਗ ਧਿਆਨ ਭੇਖ ਗਿਆਨ ਫਿਰਤ ਫਿਰਤ ਧਰਤ ਧਰਤ ਧਰਚਰੀ ॥੧॥ ਰਹਾਉ ॥

Jog Dhhaan Bhaekh Giaan Firath Firath Dhharath Dhharath Dhharacharee ||1|| Rehaao ||

The Yogis and meditators, religious and spiritual teachers roam and ramble, wandering endlessly all over the earth. ||1||Pause||

ਕਾਨੜਾ (ਮਃ ੫) (੫੦) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੨

Raag Kaanrhaa Guru Arjan Dev

ਅਹੰ ਅਹੰ ਅਹੈ ਅਵਰ ਮੂੜ ਮੂੜ ਮੂੜ ਬਵਰਈ ॥

Ahan Ahan Ahai Avar Moorr Moorr Moorr Bavaree ||

They are egotistical, self-centered and conceited, foolish, stupid, idiotic and insane.

ਕਾਨੜਾ (ਮਃ ੫) (੫੦) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੩

Raag Kaanrhaa Guru Arjan Dev

ਜਤਿ ਜਾਤ ਜਾਤ ਜਾਤ ਸਦਾ ਸਦਾ ਸਦਾ ਸਦਾ ਕਾਲ ਹਈ ॥੧॥

Jath Jaath Jaath Jaath Sadhaa Sadhaa Sadhaa Sadhaa Kaal Hee ||1||

Wherever they go and wander, death is always with them, forever and ever and ever and ever. ||1||

ਕਾਨੜਾ (ਮਃ ੫) (੫੦) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੩

Raag Kaanrhaa Guru Arjan Dev

ਮਾਨੁ ਮਾਨੁ ਮਾਨੁ ਤਿਆਗਿ ਮਿਰਤੁ ਮਿਰਤੁ ਨਿਕਟਿ ਨਿਕਟਿ ਸਦਾ ਹਈ ॥

Maan Maan Maan Thiaag Mirath Mirath Nikatt Nikatt Sadhaa Hee ||

Give up your pride and stubborn self-conceit; death, yes, death, is always close and near at hand.

ਕਾਨੜਾ (ਮਃ ੫) (੫੦) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੪

Raag Kaanrhaa Guru Arjan Dev

ਹਰਿ ਹਰੇ ਹਰੇ ਭਾਜੁ ਕਹਤੁ ਨਾਨਕੁ ਸੁਨਹੁ ਰੇ ਮੂੜ ਬਿਨੁ ਭਜਨ ਭਜਨ ਭਜਨ ਅਹਿਲਾ ਜਨਮੁ ਗਈ ॥੨॥
੫॥੫੦॥੧੨॥੬੨॥

Har Harae Harae Bhaaj Kehath Naanak Sunahu Rae Moorr Bin Bhajan Bhajan Bhajan Ahilaa Janam Gee
||2||5||50||12||62||

Vibrate and meditate on the Lord, Har, Haray, Haray. Says Nanak, listen you fool: without vibrating, and meditating, and dwelling on Him, your life is uselessly wasting away. ||2||5||50||12||62||

ਕਾਨੜਾ (ਮਃ ੫) (੫੦) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੪

Raag Kaanrhaa Guru Arjan Dev

ਕਾਨੜਾ ਅਸਟਪਦੀਆ ਮਹਲਾ ੪ ਘਰੁ ੧

Kaanarraa Asattapadheaaa Mehalaa 4 Ghar 1

Kaanraa, Ashtapadees, Fourth Mehl, First House:

ਕਾਨੜਾ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੧੩੦੮

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਕਾਨੜਾ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੧੩੦੮

ਜਪਿ ਮਨ ਰਾਮ ਨਾਮੁ ਸੁਖੁ ਪਾਵੈਗੋ ॥

Jap Man Raam Naam Sukh Paavaigo ||

Chant the Name of the Lord, O mind, and find peace.

ਕਾਨੜਾ (ਮਃ ੪) ਅਸਟ. (੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੭

Raag Kaanrhaa Guru Ram Das

ਜਿਉ ਜਿਉ ਜਪੈ ਤਿਵੈ ਸੁਖੁ ਪਾਵੈ ਸਤਿਗੁਰੁ ਸੇਵਿ ਸਮਾਵੈਗੋ ॥੧॥ ਰਹਾਉ ॥

Jio Jio Japai Thivai Sukh Paavai Sathigur Saev Samaavaigo ||1|| Rehaao ||

The more you chant and meditate, the more you will be at peace; serve the True Guru, and merge in the Lord. ||1||Pause||

ਕਾਨੜਾ (ਮਃ ੪) ਅਸਟ. (੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੭

Raag Kaanrhaa Guru Ram Das

ਭਗਤ ਜਨਾਂ ਕੀ ਖਿਨੁ ਖਿਨੁ ਲੋਚਾ ਨਾਮੁ ਜਪਤ ਸੁਖੁ ਪਾਵੈਗੋ ॥

Bhagath Janaan Kee Khin Khin Lochaa Naam Japath Sukh Paavaigo ||

Each and every instant, the humble devotees long for Him; chanting the Naam, they find peace.

ਕਾਨੜਾ (ਮਃ ੪) ਅਸਟ. (੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੮

Raag Kaanrhaa Guru Ram Das

ਅਨ ਰਸ ਸਾਦ ਗਏ ਸਭ ਨੀਕਰਿ ਬਿਨੁ ਨਾਵੈ ਕਿਛੁ ਨ ਸੁਖਾਵੈਗੋ ॥੧॥

An Ras Saadh Geae Sabh Neekar Bin Naavai Kishh N Sukhaavaigo ||1||

The taste of other pleasures is totally eradicated; nothing pleases them, except the Name. ||1||

ਕਾਨੜਾ (ਮਃ ੪) ਅਸਟ. (੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੯

Raag Kaanrhaa Guru Ram Das

ਗੁਰਮਤਿ ਹਰਿ ਹਰਿ ਮੀਠਾ ਲਾਗਾ ਗੁਰੁ ਮੀਠੇ ਬਚਨ ਕਢਾਵੈਗੋ ॥

Guramath Har Har Meethaa Laagaa Gur Meethae Bachan Kadtaavaigo ||

Following the Guru's Teachings, the Lord seems sweet to them; the Guru inspires them to speak sweet words.

ਕਾਨੜਾ (ਮਃ ੪) ਅਸਟ. (੧) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੯

Raag Kaanrhaa Guru Ram Das

ਸਤਿਗੁਰ ਬਾਣੀ ਪੁਰਖੁ ਪੁਰਖੋਤਮ ਬਾਣੀ ਸਿਉ ਚਿਤੁ ਲਾਵੈਗੋ ॥੨॥

Sathigur Baanee Purakh Purakhotham Baanee Sio Chith Laavaigo ||2||

Through the Word of the True Guru's Bani, the Primal Lord God is revealed; so focus your consciousness on His Bani. ||2||

ਕਾਨੜਾ (ਮਃ ੪) ਅਸਟ. (੧) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੯

Raag Kaanrhaa Guru Ram Das

ਗੁਰਬਾਣੀ ਸੁਨਤ ਮੇਰਾ ਮਨੁ ਦ੍ਰਵਿਆ ਮਨੁ ਭੀਨਾ ਨਿਜ ਘਰਿ ਆਵੈਗੋ ॥

Gurabaanee Sunath Maeraa Man Dhraviaa Man Bheena Nij Ghar Aavaigo ||

Hearing the Word of the Guru's Bani, my mind has been softened and saturated with it; my mind has returned to its own home deep within.

ਕਾਨੜਾ (ਮਃ ੪) ਅਸਟ. (੧) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੧੦

Raag Kaanrhaa Guru Ram Das

ਤਹ ਅਨਹਤ ਧੁਨੀ ਬਾਜਹਿ ਨਿਤ ਬਾਜੇ ਨੀਝਰ ਧਾਰ ਚੁਆਵੈਗੋ ॥੩॥

Theh Anehath Dhhunee Baajehi Nith Baajae Neejhar Dhhaar Chuaavaigo ||3||

The Unstruck Melody resonates and resounds there continuously; the stream of nectar trickles down constantly. ||3||

ਕਾਨੜਾ (ਮਃ ੪) ਅਸਟ. (੧) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੧੧

Raag Kaanrhaa Guru Ram Das

ਰਾਮ ਨਾਮੁ ਇਕੁ ਤਿਲ ਤਿਲ ਗਾਵੈ ਮਨੁ ਗੁਰਮਤਿ ਨਾਮਿ ਸਮਾਵੈਗੋ ॥

Raam Naam Eik Thil Thil Gaavai Man Guramath Naam Samaavaigo ||

Singing the Name of the One Lord each and every instant, and following the Guru's Teachings, the mind is absorbed in the Naam.

ਕਾਨੜਾ (ਮਃ ੪) ਅਸਟ. (੧) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੧੧

Raag Kaanrhaa Guru Ram Das

ਨਾਮੁ ਸੁਣੈ ਨਾਮੋ ਮਨਿ ਭਾਵੈ ਨਾਮੇ ਹੀ ਤ੍ਰਿਪਤਾਵੈਗੋ ॥੪॥

Naam Sunai Naamo Man Bhaavai Naamae Hee Thripathaavaigo ||4||

Listening to the Naam, the mind is pleased with the Naam, and satisfied with the Naam. ||4||

ਕਾਨੜਾ (ਮਃ ੪) ਅਸਟ. (੧) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੧੨

Raag Kaanrhaa Guru Ram Das

ਕਨਿਕ ਕਨਿਕ ਪਹਿਰੇ ਬਹੁ ਕੰਗਨਾ ਕਾਪਰੁ ਭਾਂਤਿ ਬਨਾਵੈਗੋ ॥

Kanik Kanik Pehirae Bahu Kanganaa Kaapar Bhaanth Banaavaigo ||

People wear lots of bracelets, glittering with gold; they wear all sorts of fine clothes.

ਕਾਨੜਾ (ਮਃ ੪) ਅਸਟ. (੧) ੫:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੧੨

Raag Kaanrhaa Guru Ram Das

ਨਾਮ ਬਿਨਾ ਸਭਿ ਫੀਕ ਫਿਕਾਨੇ ਜਨਮਿ ਮਰੈ ਫਿਰਿ ਆਵੈਗੋ ॥੫॥

Naam Binaa Sabh Feek Fikaanae Janam Marai Fir Aavaigo ||5||

But without the Naam, they are all bland and insipid. They are born, only to die again, in the cycle of reincarnation. ||5||

ਕਾਨੜਾ (ਮਃ ੪) ਅਸਟ. (੧) ੫:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੧੩

Raag Kaanrhaa Guru Ram Das

ਮਾਇਆ ਪਟਲ ਪਟਲ ਹੈ ਭਾਰੀ ਘਰੁ ਘੁਮਨਿ ਘੇਰਿ ਘੁਲਾਵੈਗੋ ॥

Maeiaa Pattal Pattal Hai Bhaaree Ghar Ghooman Ghaer Ghulaavaigo ||

The veil of Maya is a thick and heavy veil, a whirlpool which destroys one's home.

ਕਾਨੜਾ (ਮਃ ੪) ਅਸਟ. (੧) ੬:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੧੪

Raag Kaanrhaa Guru Ram Das

ਪਾਪ ਬਿਕਾਰ ਮਨੁਰ ਸਭਿ ਭਾਰੇ ਬਿਖੁ ਦੁਤਰੁ ਤਰਿਓ ਨ ਜਾਵੈਗੋ ॥੬॥

Paap Bikaar Manoor Sabh Bhaarae Bikh Dhuthar Thariou N Jaavaigo ||6||

Sins and corrupt vices are totally heavy, like rusted slag. They will not let you cross over the poisonous and treacherous world-ocean. ||6||

ਕਾਨੜਾ (ਮਃ ੪) ਅਸਟ. (੧) ੬:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੧੪

Raag Kaanrhaa Guru Ram Das

ਭਉ ਬੈਰਾਗੁ ਭਇਆ ਹੈ ਬੋਹਿਥੁ ਗੁਰੁ ਖੇਵਟੁ ਸਬਦਿ ਤਰਾਵੈਗੋ ॥

Bho Bairaag Bhaeiaa Hai Bohithh Gur Khaevatt Sabadh Tharaavaigo ||

Let the Fear of God and neutral detachment be the boat; the Guru is the Boatman, who carries us across in the Word of the Shabad.

ਕਾਨੜਾ (ਮਃ ੪) ਅਸਟ. (੧) ੭:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੧੫

Raag Kaanrhaa Guru Ram Das

ਰਾਮ ਨਾਮੁ ਹਰਿ ਭੇਟੀਐ ਹਰਿ ਰਾਮੈ ਨਾਮਿ ਸਮਾਵੈਗੋ ॥੭॥

Raam Naam Har Bhaetteeai Har Raamai Naam Samaavaigo ||7||

Meeting with the Lord, the Name of the Lord, merge in the Lord, the Name of the Lord. ||7||

ਕਾਨੜਾ (ਮਃ ੪) ਅਸਟ. (੧) ੭:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੧੬

Raag Kaanrhaa Guru Ram Das

ਅਗਿਆਨਿ ਲਾਇ ਸਵਾਲਿਆ ਗੁਰ ਗਿਆਨੈ ਲਾਇ ਜਗਾਵੈਗੋ ॥

Agiaan Laae Savaaliaa Gur Giaanai Laae Jagaavaigo ||

Attached to ignorance, people are falling asleep; attached to the Guru's spiritual wisdom, they awaken.

ਕਾਨੜਾ (ਮਃ ੪) ਅਸਟ. (੧) ੮:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੧੬

Raag Kaanrhaa Guru Ram Das

ਨਾਨਕ ਭਾਣੈ ਆਪਣੈ ਜਿਉ ਭਾਵੈ ਤਿਵੈ ਚਲਾਵੈਗੋ ॥੮॥੧॥

Naanak Bhaanai Aapanai Jio Bhaavai Thivai Chalaavaigo ||8||1||

O Nanak, by His Will, He makes us walk as He pleases. ||8||1||

ਕਾਨੜਾ (ਮਃ ੪) ਅਸਟ. (੧) ੮:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੧੭

Raag Kaanrhaa Guru Ram Das

ਕਾਨੜਾ ਮਹਲਾ ੪ ॥

Kaanarraa Mehalaa 4 ||

Kaanraa, Fourth Mehl:

ਕਾਨੜਾ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੧੩੦੮

ਜਪਿ ਮਨ ਹਰਿ ਹਰਿ ਨਾਮੁ ਤਰਾਵੈਗੋ ॥

Jap Man Har Har Naam Tharaavaigo ||

O mind, chant the Name of the Lord, Har, Har, and be carried across.

ਕਾਨੜਾ (ਮਃ ੪) ਅਸਟ. (੨) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੧੭

Raag Kaanrhaa Guru Ram Das

ਜੋ ਜੋ ਜਪੈ ਸੋਈ ਗਤਿ ਪਾਵੈ ਜਿਉ ਧੂ ਪ੍ਰਹਿਲਾਦੁ ਸਮਾਵੈਗੋ ॥੧॥ ਰਹਾਉ ॥

Jo Jo Japai Soee Gath Paavai Jio Dhroo Prehilaadh Samaavaigo ||1|| Rehaao ||

Whoever chants and meditates on it is emancipated. Like Dhroo and Prahlaad, they merge in the Lord.

||1||Pause||

ਕਾਨੜਾ (ਮਃ ੪) ਅਸਟ. (੨) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੮ ਪੰ. ੧੮

Raag Kaanrhaa Guru Ram Das